

ਸਲੋਕ ਕਬੀਰ ॥

Shalok, Kabeer:

ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥

The battle-drum beats in the sky of the mind; aim is taken, and the wound is inflicted.

ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥

The spiritual warriors enter the field of battle; now is the time to fight! ||1||

ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥

He alone is known as a spiritual hero, who fights in defense of religion.

ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥

He may be cut apart, piece by piece, but he never leaves the field of battle.
||2||2||